

ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੧ੳ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਮੇਰੇ ਹਰਿ
ਕੇ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥ ੧ ॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥
ਭਗਤਿ ਕਰਉ ਜਨੁ ਸਰਨਿ ਤੁਮਾਰੀ ॥ ੧ ॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ
ਜਾਨਉ ਨਹੀ ਦੂਜੀ ॥ ੨ ॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ
ਸਖਾਈ ॥੩॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੇ ਦਾਸੁ ॥੪॥੧॥ {ਪੰਨਾ
1157}

ਪਦਅਰਥ:- ਮੇਰੇ—ਮੇਰੇ ਕੋਲ। ਕੇ—ਦਾ। ਗਾਂਠਿ—ਗੰਢ-ਪੱਲੇ। ਗਾਂਠਿ ਨ ਬਾਧਉ—ਮੈਂ ਪੱਲੇ ਨਹੀਂ ਬੰਨ੍ਹਦਾ, ਮੈਂ
ਸ਼ੂਮਾਂ ਵਾਂਗ ਲੁਕਾ ਨਹੀਂ ਰੱਖਦਾ। ਬੇਚਿ ਨ ਖਾਉ—ਮੈਂ ਇਸ ਨੂੰ ਵੇਚ ਕੇ ਭੀ ਨਹੀਂ ਖਾਂਦਾ, ਮੈਂ ਇਸ ਧਨ ਨੂੰ ਫੜਜੂਲ ਭੀ
ਨਹੀਂ ਖਰਚਦਾ, ਮੈਂ ਇਸ ਧਨ ਦਾ ਵਿਖਾਵਾ ਭੀ ਨਹੀਂ ਕਰਦਾ।1। ਰਹਾਉ।

ਬਾਰੀ—ਵਾੜੀ, ਬਗੀਚੀ। ਕਰਉ—ਕਰਉਂ, ਮੈਂ ਕਰਦਾ ਹਾਂ। ਜਨੁ—(ਮੈਂ) ਦਾਸ।1।

ਮਾਇਆ—ਧਨ। ਪੂੰਜੀ—ਰਾਸ। ਦੂਜੀ—ਕੋਈ ਹੋਰ ਰਾਸ-ਪੂੰਜੀ।2।

ਬੰਧਿਪ—ਸੰਬੰਧੀ। ਭਾਈ—ਭਰਾ। ਸੰਗਿ—ਨਾਲ। ਸਖਾਈ—ਸਹਾਈ, ਸਹਾਇਤਾ ਕਰਨ ਵਾਲਾ।3।

ਜਿਸੁ—ਜਿਸ (ਮਨੁੱਖ) ਨੂੰ। ਉਦਾਸੁ—ਨਿਰਲੇਪ। ਤਾ ਕੇ—ਉਸ ਦਾ।4।

ਨੋਟ:- ਮਨੁੱਖ ਜੀਵਨ-ਨਿਰਬਾਹ ਵਾਸਤੇ ਧਨ ਕਮਾਉਣਾ ਸ਼ੁਰੂ ਕਰਦਾ ਹੈ। ਸਹਿਜੇ ਸਹਿਜੇ ਇਸ ਨਾਲ ਇਤਨਾ ਮੋਹ
ਬਣ ਜਾਂਦਾ ਹੈ ਕਿ ਧਨ ਹੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ। ਆਪਣੇ ਸਰੀਰ ਦੇ ਨਿਰਬਾਹ ਲਈ ਆਪਣੀ ਹੱਥੀਂ
ਹੀ ਕਮਾਈ ਕਰਨੀ ਹੈ, ਕਿਸੇ ਹੋਰ ਉੱਤੇ ਆਪਣਾ ਭਾਰ ਨਹੀਂ ਪਾਣਾ, ਪਰ ਧਨ ਨੂੰ ਜ਼ਿੰਦਗੀ ਦਾ ਮਨੋਰਥ ਨਹੀਂ ਬਣਾ
ਲੈਣਾ—ਇਹ ਹੈ ਉਪਦੇਸ਼ ਇਸ ਸ਼ਬਦ ਵਿਚ।

ਅਰਥ:- ਪ੍ਰਭੂ ਦਾ ਇਹ ਨਾਮ ਹੀ ਮੇਰੇ ਲਈ ਧਨ ਹੈ (ਜਿਵੇਂ ਲੋਕ ਧਨ ਨੂੰ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਮੇਰੇ
ਜੀਵਨ ਦਾ ਸਹਾਰਾ ਪ੍ਰਭੂ ਦਾ ਨਾਮ ਹੀ ਹੈ, ਪਰ) ਮੈਂ ਨਾਹ ਤਾਂ ਇਸ ਨੂੰ ਲੁਕਾ ਕੇ ਰੱਖਦਾ ਹਾਂ, ਤੇ ਨਾਹ ਹੀ ਵਿਖਾਵੇ
ਲਈ ਵਰਤਦਾ ਹਾਂ।1। ਰਹਾਉ।

(ਕੋਈ ਮਨੁੱਖ ਖੇਤੀ-ਵਾੜੀ ਨੂੰ ਆਸਰਾ ਮੰਨਦਾ ਹੈ, ਪਰ) ਮੇਰੇ ਲਈ ਪ੍ਰਭੂ ਦਾ ਨਾਮ ਹੀ ਖੇਤੀ ਹੈ, ਤੇ ਨਾਮ ਹੀ ਬਗੀਚੀ
ਹੈ। ਹੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਹੀ ਸ਼ਰਨ ਹਾਂ, ਤੇ ਤੇਰੀ ਭਗਤੀ ਕਰਦਾ ਹਾਂ।1।

ਹੇ ਪ੍ਰਭੂ! ਤੇਰਾ ਨਾਮ ਹੀ ਮੇਰੇ ਲਈ ਮਾਇਆ ਹੈ ਤੇ ਰਾਸ-ਪੂੰਜੀ ਹੈ (ਵਪਾਰ ਕਰਨ ਲਈ। ਭਾਵ, ਵਪਾਰ ਸਰੀਰਕ
ਨਿਰਬਾਹ ਵਾਸਤੇ ਹੈ, ਮੇਰੀ ਜ਼ਿੰਦਗੀ ਦਾ ਸਹਾਰਾ ਨਹੀਂ ਹੈ)। ਹੇ ਪ੍ਰਭੂ! ਤੈਨੂੰ ਵਿਸਾਰ ਕੇ ਮੈਂ ਕਿਸੇ ਹੋਰ ਰਾਸ-ਪੂੰਜੀ
ਨਾਲ ਸਾਂਝ ਨਹੀਂ ਬਣਾਂਦਾ।2।

ਪ੍ਰਭੂ ਦਾ ਨਾਮ ਹੀ ਮੇਰੇ ਲਈ ਰਿਸ਼ਤੇਦਾਰ ਹੈ, ਨਾਮ ਹੀ ਮੇਰਾ ਭਰਾ ਹੈ; ਨਾਮ ਹੀ ਮੇਰੇ ਨਾਲ ਆਖਰ ਨੂੰ ਸਹਾਇਤਾ
ਕਰਨ ਵਾਲਾ ਬਣ ਸਕਦਾ ਹੈ।3।

ਕਬੀਰ ਆਖਦਾ ਹੈ—ਮੈਂ ਉਸ ਮਨੁੱਖ ਦਾ ਸੇਵਕ ਹਾਂ ਜਿਸ ਨੂੰ ਪ੍ਰਭੂ ਮਾਇਆ ਵਿਚ ਰਹਿੰਦੇ ਹੋਏ ਨੂੰ ਮਾਇਆ ਤੋਂ
ਨਿਰਲੇਪ ਰੱਖਦਾ ਹੈ।4।1।